

ਕਾਨੜਾ ਮਹਲਾ ੫ ॥ ਸਾਧੂ ਹਰਿ ਹਰੇ ਗੁਨ ਗਾਇ ॥ ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ
ਜਾਇ ॥੧॥ ਰਹਾਉ ॥ ਈਤ ਉਤ ਕਹਾ ਲੋਭਾਵਹਿ ਏਕ ਸਿਉ ਮਨੁ ਲਾਇ ॥ ੧॥ ਮਹਾ ਪਵਿਤ੍ਰ ਸੰਤ
ਆਸਨੁ ਮਿਲਿ ਸੰਗਿ ਗੋਬਿੰਦੁ ਧਿਆਇ ॥ ੨॥ ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ
ਮਿਲਾਇ ॥੩॥੩॥੧੪॥ {ਪੰਨਾ 1300}

ਪਦ ਅਰਥ:- ਸਾਧੂ—ਗੁਰੂ (ਦੀ ਰਾਹੀਂ)। ਗਾਇ—ਗਾਇਆ ਕਰ। ਮਾਨ—ਮਨ। ਸਿਮਰਤ—ਸਿਮਰਦਿਆਂ।1।
ਰਹਾਉ।

ਈਤ ਉਤ—ਇਧਰ ਉਧਰ, ਇਥੇ ਉਥੇ। ਕਹਾ—ਕਿੱਥੇ? ਲੋਭਾਵਹਿ—(ਅੱਖਰ 'ਲ' ਦੇ ਨਾਲ ਦੋ ਲਗਾਂ ਹਨ— ੋ
ਅਤੇ ੁ। ਅਸਲ ਲਫਜ਼ 'ਲੋਭਾਵਹਿ' ਹੈ। ਇਥੇ 'ਲੁਭਾਵਹਿ' ਪੜ੍ਹਨਾ ਹੈ) ਤੂੰ ਲੋਭ ਵਿਚ ਫਸ ਰਿਹਾ ਹੈ। ਸਿਉ—
ਨਾਲ।1।

ਸੰਤ ਆਸਨੁ—ਗੁਰੂ ਦਾ ਟਿਕਾਣਾ। ਮਿਲਿ ਸੰਗਿ—(ਗੁਰੂ) ਨਾਲ ਮਿਲ ਕੇ।2।

ਤਿਆਗਿ—ਛੱਡ ਕੇ।3।

ਅਰਥ:- ਹੇ ਭਾਈ! ਇਹ ਮਨ, ਇਹ ਤਨ, ਇਹ ਧਨ, ਇਹ ਜਿੰਦ, (ਜਿਸ) ਪ੍ਰਭੂ ਦੇ (ਦਿੱਤੇ ਹੋਏ ਹਨ, ਉਸ ਦਾ
ਨਾਮ) ਸਿਮਰਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ, (ਤੂੰ) ਗੁਰੂ (ਦੀ ਸਰਨ ਪੈ ਕੇ) ਉਸ ਪ੍ਰਭੂ ਦੇ ਗੁਣ ਗਾਇਆ
ਕਰ।1। ਰਹਾਉ।

ਹੇ ਭਾਈ! ਤੂੰ ਇਧਰ ਉਧਰ ਕਿਉਂ ਲੋਭ ਵਿਚ ਫਸ ਰਿਹਾ ਹੈ? ਇਕ ਪਰਮਾਤਮਾ ਨਾਲ ਆਪਣਾ ਮਨ ਜੋੜ।1।

ਹੇ ਭਾਈ! ਗੁਰੂ ਦਾ ਟਿਕਾਣਾ (ਜੀਵਨ ਨੂੰ) ਬਹੁਤ ਸੁੱਚਾ ਬਣਾਣ ਵਾਲਾ ਹੈ। ਗੁਰੂ ਨਾਲ ਮਿਲ ਕੇ ਗੋਬਿੰਦ ਨੂੰ (ਆਪਣੇ
ਮਨ ਵਿਚ) ਧਿਆਇਆ ਕਰ।2।

ਹੇ ਨਾਨਕ! (ਆਖ—ਹੇ ਪ੍ਰਭੂ!) ਸਾਰੇ (ਆਸਰੇ) ਛੱਡ ਕੇ ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਆਪਣੇ ਚਰਨਾਂ ਵਿਚ
ਜੋੜੀ ਰੱਖ।3। 3।14।